

ਕਰਜ਼ੇ ਤੋਂ ਪਰੇਸ਼ਾਨ ਹੋ ? 416-502-3100	Electric Brush or Teeth Whitening FREE ਮੁਫਤ 905-458-3344 With Teeth Cleaning & New Patient Exam	Line of Credit Fix Bad Credit Get OSAP Loan 905-965-4644	ਮਰਦਾਨਾ ਕਮਜ਼ੋਰੀ 416-992-5489	ਵਕੀਲ ਦੀ ਲੋੜ ? 905-362-0755	ਬੈਂਡ ਬਗਲ (ਖਟਮਲ) ਖਤਮ 647-688-3944	ਲੇਡੀਜ਼ ਰੇਡੀਮੇਡ ਕਪੜੇ ਖਰੀਦਣ ਲਈ ਕਾਲ ਕਰੋ 647-829-2454	ਸਸਤੀਆਂ ਹਵਾਈ ਟਿਕਟਾਂ 905-595-1700
--	---	---	--	---	---	--	--

ਜੇ ਮਰਦਾਨਾ ਤਾਕਤ ਹੋ ਰਹੀ ਹੈ ਘੱਟ ਤਾਂ ਇਸ ਨੂੰ ਜ਼ਰੂਰ ਪੜ੍ਹੋ

ਅੱਜ-ਕੱਲ ਮਰਦਾਨਾ ਕਮਜ਼ੋਰੀ ਤੋਂ ਸਿਰਫ ਬਜ਼ੁਰਗ ਹੀ ਨਹੀਂ ਬਲਕਿ ਨੌਜਵਾਨ ਵੀ ਬਹੁਤ ਪਰੇਸ਼ਾਨ ਹਨ। ਅੱਜ ਕਈ ਪੁਰਸ਼ ਅਜਿਹੇ ਹਨ ਜਿਹੜੇ ਸੈਂਕੜ ਸਮੱਸਿਆਵਾਂ ਦੀ ਮਾਰ ਝੱਲ ਰਹੇ ਹਨ ਜਿਵੇਂ ਕਿ ਸ਼ੀਘਰਪਤਨ, ਜ਼ੋਬ ਅਤੇ ਸਟੈਮਿਨਾ ਦੀ ਕਮੀ, ਨਸਾਂ ਦੀ ਕਮਜ਼ੋਰੀ, ਤਾਕਤ ਅਤੇ ਜਵਾਨੀ ਦੀ ਕਮੀ, ਕਮਾ ਇੱਛਾ ਦੀ ਘਾਟ ਆਦਿ। ਸੈਂਕੜ ਕਮਜ਼ੋਰੀ ਤੋਂ ਪਰੇਸ਼ਾਨ ਪੁਰਸ਼ਾਂ ਦਾ ਇਹੀ ਸਵਾਲ ਹੁੰਦਾ ਹੈ ਕਿ ਆਖਿਰ ਸ਼ੀਘਰਪਤਨ ਦਾ ਇਲਾਜ ਕੀ ਹੈ ? ਜ਼ੋਬ ਅਤੇ ਸਟੈਮਿਨਾ ਕਿਵੇਂ ਵਧਾਇਆ ਜਾਵੇ ? ਕਮਾ ਇੱਛਾ ਦੀ ਕਮੀ ਕਿਵੇਂ ਦੂਰ ਕਰੀਏ ?

ਸੈਂਕੜ ਕਮਜ਼ੋਰੀ ਕਾਰਣ ਜਦੋਂ ਪੁਰਸ਼ ਆਪਣੇ ਪਾਰਟਨਰ ਨੂੰ ਸੰਤੁਸ਼ਟ ਨਹੀਂ ਕਰ ਪਾਉਂਦਾ ਉਨ੍ਹਾਂ ਦੇ ਗਿਰਜ਼ਤਾਂ 'ਚ ਕੜਵਾਹਟ ਆਉਣ ਲੱਗਦੀ ਹੈ। ਵਾਰ-ਵਾਰ ਸ਼ੀਘਰਪਤਨ ਹੋਣ ਨਾਲ ਜ਼ੋਬ ਅਤੇ ਸਟੈਮਿਨਾ ਦੀ ਕਮੀ ਕਾਰਣ ਪੁਰਸ਼ ਆਪਣੇ ਪਾਰਟਨਰ ਨੂੰ ਸੰਤੁਸ਼ਟ ਨਹੀਂ ਕਰ ਪਾਉਂਦਾ ਜਿਸ ਕਾਰਣ ਪੁਰਸ਼ਾਂ ਨੂੰ ਉਨ੍ਹਾਂ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਇਥੋਂ ਤਕ ਕਿ ਕਈ ਵਾਰ ਮਾਮਲਾ ਤਲਾਕ ਤਕ ਵੀ ਪਹੁੰਚ ਜਾਂਦਾ ਹੈ। ਕਈ ਅਣਵਿਆਹੇ ਪੁਰਸ਼ ਵੀਰਾਂ ਦਾ ਕਹਿਣਾ ਹੁੰਦਾ ਹੈ ਕਿ ਬਚਪਨ 'ਚ ਕੀਤੀਆਂ ਗਈਆਂ ਗਲਤੀਆਂ ਦੇ ਕਾਰਣ ਸਾਡੀਆਂ ਨਸਾਂ 'ਚ ਕਮਜ਼ੋਰੀ ਆ ਗਈ ਹੈ।

ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਦੇ ਲੱਛਣ: ਮਰਦਾਨਾ ਕਮਜ਼ੋਰੀ 'ਚ ਤੁਹਾਨੂੰ ਹੇਠ ਲਿਖੇ ਲੱਛਣ ਨਜ਼ਰ ਆ ਸਕਦੇ ਹਨ ਜਿਵੇਂ ਕਿ ਯੌਨ ਇੱਛਾ 'ਚ ਕਮੀ ਹੋਣਾ ਜਾਂ ਦਿਲਚਸਪੀ ਘਟ ਜਾਣਾ। ਕਮਾ ਉਤੋਜਨਾ ਦੀ ਕਮੀ ਹੋਣਾ। ਸੰਭੋਗ ਕਰਨ ਤੋਂ ਪਹਿਲਾਂ ਹੀ ਘਬਰਾਹਟ ਮਹਿਸੂਸ ਹੋਣਾ। ਸ਼ੀਘਰਪਤਨ (ਸਮੇਂ ਤੋਂ ਪਹਿਲਾਂ ਹੀ ਡ੍ਰੀ ਹੋ ਜਾਣਾ)। ਪੁਰਸ਼ਾਂ 'ਚ ਨਸਾਂ ਦਾ ਢਿੱਲਾਪਣ ਜਾਂ ਛੋਟਾਪਣ ਹੋਣਾ। ਆਪਣੇ ਪਾਰਟਨਰ ਨਾਲ ਸ਼ਰੀਰਕ ਲਗਾਅ ਘਟ ਜਾਣਾ। ਮਨ 'ਚ ਸੰਭੋਗ ਦਾ ਵਿਚਾਰ ਜਾਂ ਉਤੋਜਨਾ ਨਾ ਹੋਣਾ।

ਮਰਦਾਨਾ ਕਮਜ਼ੋਰੀ ਦੇ ਕਾਰਨ: ਮਰਦਾਨਾ ਕਮਜ਼ੋਰੀ ਦੇ ਕਈ ਸ਼ਰੀਰਕ ਅਤੇ ਮਾਨਸਿਕ ਕਾਰਨ ਹੋ ਸਕਦੇ ਹਨ ਜਿਵੇਂ ਕਿ ਟੈਸਟੋਸਟਰੋਨ ਹੋਰਮੋਨ ਦੀ ਕਮੀ। ਬਲੱਡ ਪ੍ਰੈਸ਼ਰ ਜਾਂ ਡਿਪ੍ਰੈਸ਼ਨ ਦੀਆਂ ਦਵਾਈਆਂ ਦੇ ਕਾਰਨ। ਨਸਾਂ ਦੀ ਕਮਜ਼ੋਰੀ ਦੇ ਕਾਰਨ। ਨਸ਼ੇ, ਸਿਗਰਟ ਅਤੇ ਸ਼ਰਾਬ ਪੀਣ ਦੇ ਕਾਰਨ। ਤਨਾਅ ਅਤੇ ਕੰਮਕਾਜ ਦੀ ਚਿੰਤਾ ਦੇ ਕਾਰਨ। ਰਿਸ਼ਤਿਆਂ 'ਚ ਤਨਾਅ ਤੇ ਖਿੱਚੋਤਾਣ ਦੇ ਕਾਰਨ। ਪਿਸ਼ਾਬ ਨਾਲ ਧਾਤ ਗਿਰਨ ਦੇ ਕਾਰਨ। ਸਪਨਦੋਬ ਦੇ ਕਾਰਨ। ਬਚਪਨ 'ਚ ਵਧੇਰੇ ਕੀਤੀਆਂ ਗਲਤੀਆਂ (ਹਸਤਮੈਥੁਨ) ਕਾਰਨ।

ਮਰਦਾਨਾ ਤਾਕਤ ਵਧਾਉਣ ਲਈ ਡਾਈਟ ਤੇ ਵਰਕਆਊਟ: ਐਕਸਪਰਟ ਦਾਅਵਾ ਕਰਦੇ ਹਨ ਕਿ ਸਹੀ ਲਾਈਫ ਸਟਾਈਲ ਅਪਣਾਉਣ ਨਾਲ ਇਨਸਾਨ ਦੀ ਸੈਂਕੜ ਡਾਈਵ ਬਿਹਤਰ ਹੁੰਦੀ ਹੈ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਨਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡਾਈ ਫਰੂਟਸ, ਦੁੱਧ-ਪਨੀਰ, ਫਰੂਟਸ, ਜੂਸ, ਸਲਾਦ, ਪੁੰਗਰੇ ਅਨਾਜ ਅਤੇ ਇਸ ਤੋਂ ਇਲਾਵਾ ਵਧੀਆ ਖੁਰਾਕ ਜਿਸ 'ਚ ਹੌਲੀ ਫੈਸਟ, ਵਾਇਆਮਿਨਲਜ, ਫੋਲਿਕ ਐਸਿਡ ਅਤੇ ਹੋਰ ਮਲਟੀ ਵਾਇਟਾਮਿਨਜ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਠਕੇ-ਮਸਾਲੇ ਤੇ ਅੰਗਰੇਜ਼ੀ

ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ। ਇਸ ਤੋਂ ਇਲਾਵਾ ਰੇਗੂਲਰ ਕਸਰਤ ਜਾਂ ਕਿਸੇ ਵੀ ਤਰ੍ਹਾਂ ਦੇ ਵਰਕਆਊਟ ਨਾਲ ਵੀ ਵਧੀਆ ਅਸਰ ਪੈਂਦਾ ਹੈ।

ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖਾਸ ਆਯੁਰਵੈਦਿਕ ਟ੍ਰੀਟਮੈਂਟ: ਆਯੁਰਵੈਦਿਕ ਨੁਸਖਿਆਂ 'ਚ ਕਾਰਗਰ ਜੜ੍ਹੀ ਬੂਟੀਆਂ 'ਚ ਸ਼ਕਤੀ ਵਧਾਉਣ ਲਈ, ਵੀਰਜ ਤੇ ਜੋਬ ਵਧਾਉਣ ਵਾਲੀਆਂ ਖਾਸ ਭਸਮਾਂ ਹੁੰਦੀਆਂ ਹਨ ਜਿਨ੍ਹਾਂ ਦਾ ਇਸਤੇਮਾਲ ਕਰ ਕੇ ਇੱਕ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਜਿਵੇਂ ਕਿ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੋਸਰ, ਕੌਂਚ ਬੀਜ, ਗੋਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਅਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇੱਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਤ, ਸਪਨਦੋਬ, ਵੀਰਜ ਦਾ ਪਤਲਾਪਨ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਬ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਂਕੜ ਇੱਛਾ ਦੀ ਕਮੀ, ਮਸਾਂ ਦੇ ਕਮਜ਼ੋਰੀ, ਸ਼ੁਕਰਾਣੂ

ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹਾਂ ਖਤਮ ਕਰ ਸਕਦੇ ਹੋ। ਇਸ ਆਯੁਰਵੈਦਿਕ ਨੁਸਖੇ ਦਾ ਇੱਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਬਾਰ-ਬਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਵਧੇਰੇ ਉਮਰ ਕਾਰਨ ਘਟਦਾ ਜੋਬ : ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁੱਝ ਲੋਕਾਂ 'ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕੱਲ੍ਹ 50 ਸਾਲ ਛੱਡੇ 30-40 ਸਾਲ ਦੇ ਨੌਜਵਾਨਾਂ 'ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਯੌਨ ਇੱਛਾ ਦੀ ਕਮੀ, ਸ਼ੀਘਰਪਤਨ, ਨਿਪੁੰਸਕਤਾ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, BP ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇੱਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖੇ ਦਾ ਸੇਵਨ ਕਰਨ, ਬੁਝਾਪ 'ਚ ਵੀ ਜਵਾਨੀ ਵਰਗਾ ਪੂਰਾ ਜੋਬ ਅਤੇ ਭਰਪੂਰ ਆਨੰਦ ਪਾਊ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੋਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਔਲਰਜੀ, ਦਮਾ-

ਅਸਥਮਾ, ਬਵਾਸੀਰ, ਖੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਰੰਦਰ, ਅੰਧਤਾਂ ਦੇ ਰੋਗਾਂ-ਲੋਕਰੀਆ (ਸ਼ੱਕੇ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ।

ਤੰਦਰੁਸਤੀ ਹੀ ਸਭ ਤੋਂ ਵੱਡੀ ਦੌਲਤ ਹੈ: ਦੇਸ਼ਾਂ ਤੇ ਵਿਦੇਸ਼ਾਂ 'ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ Surajvanshi Dawakhana ਕੋਲੋਂ ਆਪਣੀ ਆਯੁਰਵੈਦਿਕ ਦਵਾਈ ਦਾ ਨੁਸਖਾ ਬਣਵਾ ਰਹੇ ਹਨ। ਸਾਡੇ ਤਜਰਬੇਕਾਰ ਅਤੇ ਕੁਆਲੀਟੀਫਾਈਡ ਆਯੁਰਵੈਦਿਕ ਡਾਕਟਰ ਖ਼ਾਨਦਾਨੀ ਹਕੀਮ KSB ਦੀ ਦੇਖਰੋਕ ਹੇਠ ਤੁਹਾਡੀ ਕਮਜ਼ੋਰੀ, ਉਮਰ ਅਤੇ ਰੋਗ ਮੁਤਾਬਿਕ ਇੱਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇੱਕ ਵਾਰ ਸਾਡੇ ਕੁਆਲੀਟੀਫਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫਤ ਸਲਾਹ ਲਵੋ।



ਨੋਟ: ਇੰਦੀਵਰਧਕ ਨੁਸਖਾ ਲੈਣ ਵਾਲੇ ਵੀਰ ਸਾਡੇ ਵਲੋਂ ਬਿਲਕੁਲ ਮੁਫਤ ਦਿੱਤੀ ਜਾਂਦੀ 150 ਡਾਲਰਾਂ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ।
herbalremedies.ca

ਮਰਦਾਨਾ ਕਮਜ਼ੋਰੀ ਲਈ ਸੋਨੇ 'ਤੇ ਸੁਹਾਗਾ ਹੈ ਇਹ ਦੇਸੀ ਇਲਾਜ

ਦੇਸ਼ਾਂ, ਪੁਰਾਣੀ ਕਹਾਵਤ ਹੈ ਕਿ ਪਹਿਲਾ ਸੁੱਖ-ਨਿਰੋਗ ਕਾਇਆ ਭਾਵ ਤੁਹਾਨੂੰ ਕੋਈ ਰੋਗ ਨਹੀਂ ਤਾਂ ਤੁਸੀਂ ਵੀ ਤੰਦਰੁਸਤ ਜੀਵਨ ਬਿਤਾ ਸਕਦੇ ਹੋ ਅਤੇ ਸੁੱਖਾਂ ਦਾ ਆਨੰਦ ਲੈ ਸਕਦੇ ਹੋ। ਅਕਸਰ ਦੇਖਿਆ ਗਿਆ ਹੈ ਕਿ ਵਧੇਰੇ ਪੈਸੇ ਕਮਾਉਣ ਵਾਲਾ ਵਿਅਕਤੀ ਵੀ ਸਾਰੇ ਸੁੱਖ ਪ੍ਰਾਪਤ ਨਹੀਂ ਕਰ ਸਕਦਾ ਜਦੋਂ ਤਕ ਕਿ ਉਹ ਸ਼ਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਨਾ ਹੋਵੇ। ਮਰਦਾਨਾ ਕਮਜ਼ੋਰੀ (Sexual Weakness) ਪੁਰਸ਼ਾਂ ਦੇ ਜੀਵਨ ਦੀ ਇੱਕ ਅਜਿਹੀ ਸਮੱਸਿਆ ਹੈ ਜਿਸ ਬਾਰੇ ਉਹ ਕਿਸੇ ਨਾਲ ਵੀ ਖੁੱਲ੍ਹ ਕੇ ਗੱਲ ਕਰਨਾ ਪਸੰਦ ਨਹੀਂ ਕਰਦੇ। ਇੱਕ ਰਿਸਰਚ ਅਨੁਸਾਰ 40 ਸਾਲ ਤੋਂ ਬਾਅਦ ਪੁਰਸ਼ਾਂ ਨੂੰ ਕਦੇ ਨਾ ਕਦੇ ਇਸ ਸਮੱਸਿਆ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ।

ਕੀ ਤੁਸੀਂ ਜਾਣਦੇ ਹੋ ਕਿ ਪੁਰਸ਼ਾਂ 'ਚ ਇਸ ਸਮੱਸਿਆ ਪਿੱਛੇ ਇਹ ਕਾਰਨ ਵੀ ਹੋ ਸਕਦੇ ਹਨ ਜਿਵੇਂ ਭੋਜਨ 'ਚ ਪੌਸ਼ਟਿਕ ਤੱਤਾਂ ਦੀ ਕਮੀ, ਖਰਾਬ ਜੀਵਨ ਸ਼ੈਲੀ, ਕਸਰਤ ਜਾਂ ਯੋਗਾ ਨਾ ਕਰਨਾ, ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਜਾਂ ਸੰਭੋਗ ਜਿਸ ਕਾਰਨ ਮਰਦਾਨਾ ਕਮਜ਼ੋਰੀ ਦੇ ਵੀਰਜ 'ਚ ਪਤਲਾਪਨ, ਵਧੇਰੇ ਨਸ਼ੇ ਜਾਂ ਸ਼ਰਾਬ ਦਾ ਸੇਵਨ ਨਾਲ ਤੁਹਾਡੀ ਮਰਦਾਨਾ ਤਾਕਤ ਸਮੇਂ ਤੋਂ ਪਹਿਲਾਂ ਹੀ ਨਸ਼ਟ ਹੋਣ ਲੱਗਦੀ ਹੈ। ਜਦੋਂ ਤੁਸੀਂ ਨਾ ਚਾਹੁੰਦੇ ਹੋਏ ਵੀ ਆਪਣੇ ਜੀਵਨ ਸਾਥੀ ਤੇ ਖੁਦ ਨੂੰ ਸੰਤੁਸ਼ਟ ਨਹੀਂ ਕਰ ਪਾਉਂਦੇ ਤਾਂ ਇਸ ਤੋਂ ਵੱਧ ਸ਼ਰਮਿੰਦਗੀ ਦੀ ਗੱਲ ਕੀ ਹੋ ਸਕਦੀ ਹੈ।

ਮਰਦਾਨਾ ਕਮਜ਼ੋਰੀ ਦਾ ਸ਼ਾਈਬੁਦਾ ਜ਼ਿੰਦਗੀ 'ਤੇ ਕੀ ਪੈਂਦਾ ਹੈ ਪ੍ਰਭਾਵ (Effect Of Sexual Weakness in Married Life) ? ਗਲਤੀ ਅਤੇ ਭੁੱਲ ਤਾਂ ਇਨਸਾਨ ਕੋਲੋਂ ਹੀ ਹੁੰਦੀ ਹੈ, ਪਰ ਆਪਣੀਆਂ

ਗਲਤੀਆਂ ਕਾਰਨ ਆਈ ਮਰਦਾਨਾ ਕਮਜ਼ੋਰੀ ਤੇ ਹੋਰ ਸ਼ਰੀਰਕ ਕਮਜ਼ੋਰੀ ਨੂੰ ਸ਼ਰਮ ਜਾਂ ਸੋਕੜ 'ਚ ਪੈ ਕੇ ਛੁਪਾਉਣਾ ਨਹੀਂ ਚਾਹੀਦਾ। ਇਨ੍ਹਾਂ ਗਲਤੀਆਂ ਕਾਰਨ ਆਈ ਕਮਜ਼ੋਰੀ ਪੂਰੀ ਜ਼ਿੰਦਗੀ ਨੂੰ ਨਿਰਾਸ਼ ਅਤੇ ਪਰੇਸ਼ਾਨ ਬਣਾਈ ਰੱਖਦੀ ਹੈ। ਇਸ ਝਿਜਕ ਕਾਰਨ ਤੁਹਾਡੇ ਸੁਖੀ ਵਿਆਹੁਤਾ ਜੀਵਨ ਦੀਆਂ ਖੁਸ਼ੀਆਂ ਤਬਾਹ ਹੋ ਸਕਦੀਆਂ ਹਨ, ਅਤੇ ਜੀਵਨ ਸਾਥੀ ਅੱਗੇ ਸ਼ਰਮਿੰਦਗੀ ਅਲੱਗ ਮਹਿਸੂਸ ਹੁੰਦੀ ਹੈ। ਕਈ ਕੇਸਾਂ 'ਚ ਮੈਰਿਟਲ ਅਡੋਅਰ ਅਤੇ ਤਲਾਕ ਕੇਸ ਵੀ ਦੇਖਣ ਨੂੰ ਮਿਲਦੇ ਹਨ। ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੁੰਦੇ ਹਨ ਜਿਵੇਂ ਕਿ ਧਾਤ ਗਿਰਨਾ, ਸਪਨਦੋਬ ਹੋਣਾ, ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਨਸਾਂ 'ਚ ਤਨਾਅ ਦੀ ਕਮੀ ਜਾਂ ਨਸਾਂ ਦਾ ਢਿੱਲਾਪਣ, ਵੀਰਜ ਦਾ ਪਤਲਾਪਣ, ਸੰਭੋਗ ਦੀ ਇੱਛਾ ਨਾ ਹੋਣਾ, ਵੀਰਜ 'ਚ ਸ਼ੁਕਰਾਣੂਆਂ ਦੀ ਕਮੀ, ਸ਼ੀਘਰਪਤਨ, ਰੁਕਾਵਟ ਦੀ ਕਮੀ ਅਤੇ ਨਿਪੁੰਸਕਤਾ ਆਦਿ। ਆਯੁਰਵੈਦ ਹੀ ਇੱਕ ਮਾਤਰ ਅਜਿਹਾ ਹੱਲ ਹੈ ਜਿਸ ਨਾਲ ਤੁਸੀਂ ਲੰਬੀ ਉਮਰ, ਤੰਦਰੁਸਤ ਤੇ ਨਿਰੋਗੀ ਜੀਵਨ ਜੀਅ ਸਕਦੇ ਹੋ ਅਤੇ ਆਪਣੇ ਵਿਆਹੁਤਾ ਜੀਵਨ ਦਾ ਸਾਰੀ ਉਮਰ ਭਰਪੂਰ ਆਨੰਦ ਮਾਣ ਸਕਦੇ ਹੋ।

ਇੱਥੇ ਵੀ ਵਧਾ ਸਕਦੇ ਹੋ ਮਰਦਾਨਾ ਤਾਕਤ: ਕਿਸੇ ਵੀ ਅੰਦਰੂਨੀ ਕਮਜ਼ੋਰੀ ਜਾਂ ਮਰਦਾਨਾ ਸਮੱਸਿਆਵਾਂ ਨੂੰ ਦੂਰ ਕਰਨ ਲਈ ਬੁਰੀਆਂ ਆਦਤਾਂ ਨੂੰ ਛੱਡਣਾ ਹੋਵੇਗਾ। ਖਾਣ-ਪੀਣ 'ਚ ਵਧੇਰੇ ਪੌਸ਼ਟਿਕ ਤੱਤਾਂ ਦਾ ਸੇਵਨ ਕਰੋ, ਘਿਓ, ਮੱਖਣ, ਪਨੀਰ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ



ਦਾ ਜ਼ਿਆਦਾ ਸੇਵਨ ਕਰੋ। ਸ਼ਰਾਬ, ਸਿਗਰਟ ਅਤੇ ਤੰਬਾਕੂ ਤੋਂ ਦੂਰ ਰਹੋ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਵਧੇਰੇ ਹਸਤਮੈਥੁਨ ਜਾਂ ਸੰਭੋਗ ਤੋਂ ਬਚੋ। ਸਵੇਰ ਵੇਲੇ ਸੈਰ, ਕਸਰਤ ਜਾਂ ਯੋਗਾ ਜ਼ਰੂਰ ਕਰੋ। ਜੇਕ ਫੂਡ ਅਤੇ ਫਾਸਟ ਫੂਡ ਦਾ ਵਧੇਰੇ ਸੇਵਨ ਨਾ ਕਰੋ। ਅਖਰੋਟ, ਬਦਾਮ, ਕਾਜੂ, ਕਿਸ਼ਮਿਸ਼, ਮੋਸਮ ਅਨੁਸਾਰ ਫਲ-ਫਰੂਟ, ਸਬਜ਼ੀਆਂ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਘਰ ਦਾ ਬਣਿਆ ਹੀ ਸਾਡਾ-ਸ਼ਬਰਾ ਖਾਣਾ ਖਾਓ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਆਯੁਰਵੇਦ ਜ਼ਰੂਰ ਅਪਨਾਓ।

ਪੁਰਸ਼ਾਂ ਦੇ ਰੋਗਾਂ ਦਾ ਕਾਰਗਰ ਆਯੁਰਵੈਦਿਕ ਇਲਾਜ: ਆਯੁਰਵੇਦ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਹੈ ਜਿਸ ਨਾਲ ਬਿਨਾਂ ਕਿਸੇ ਸਾਈਡ-ਇਫੈਕਟ ਤੋਂ ਰੋਗ ਨੂੰ ਜੜ੍ਹ ਤੋਂ ਠੀਕ ਕੀਤਾ

ਜਾ ਸਕਦਾ ਹੈ। ਦੇਸ਼ਾਂ-ਵਿਦੇਸ਼ਾਂ 'ਚ ਅਣਗਿਣਤ ਮਰੀਜ਼ ਇਨ੍ਹਾਂ ਦੇ ਆਯੁਰਵੈਦਿਕ ਨੁਸਖਿਆਂ ਦਾ ਲਾਭ ਉਠਾ ਰਹੇ ਹਨ। Surajvanshi Dawakhana ਵਿਖੇ ਸੋ "ਕ ਸੋ ਲ" ਜਿਸ ਟ ਆਯੁਰਵੈਦਿਕ ਡਾਕਟਰ ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਆਯੁਰਵੈਦਿਕ ਜੜ੍ਹੀ-ਬੂਟੀਆਂ ਅਤੇ ਕੀਮਤੀ ਭਸਮਾਂ ਦੁਆਰਾ ਸ਼ੁੱਧ ਇਲਾਜ ਕਰਦੇ ਹਨ ਜਿਵੇਂ ਜੋਬ ਦੀ

ਪਾਣੀ (Leukorrhea), ਜੋੜਾਂ ਦੇ ਦਰਦ (Joint Pains), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਘੱਟ ਸ਼ੁਕਰਾਣੂ ਸਮੱਸਿਆ (Low Sperm Count), ਸ਼ੂਗਰ (Diabetes), ਚਮੜੀ ਰੋਗ (Skin Allergy), ਨਿਪੁੰਸਕਤਾ (Impotency) ਵਰਗੀਆਂ ਸਮੱਸਿਆਵਾਂ ਨੂੰ ਜੜ੍ਹਾਂ ਖਤਮ ਕਰਨ ਲਈ ਤੁਸੀਂ ਇੱਕ ਵਾਰ ਸੁਰਜਵੰਸ਼ੀ ਦਵਾਖ਼ਾਨਾ ਦੇ ਖ਼ਾਨਦਾਨੀ ਹਕੀਮ KSB ਨਾਲ 1-416-992-5489 ਜ਼ਰੂਰ ਸਲਾਹ ਕਰੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਪ੍ਰਬੰਧ ਹੈ।

ਤੰਦਰੁਸਤ ਅਤੇ ਨਿਰੋਗੀ ਜੀਵਨ ਦਾ ਆਧਾਰ ਹੈ ਆਯੁਰਵੇਦ: ਪੁਰਸ਼ਾਂ ਦੇ ਗੁਪਤ ਰੋਗਾਂ ਦੇ ਆਯੁਰਵੈਦਿਕ ਇਲਾਜ ਲਈ ਇੱਕ ਵਾਰ ਸੁਰਜਵੰਸ਼ੀ ਦਵਾਖ਼ਾਨਾ ਨਾਲ ਜ਼ਰੂਰ ਸੰਪਰਕ ਕਰੋ। ਸਾਡੇ ਆਯੁਰਵੈਦਿਕ ਸੈਂਟਰ 'ਚ ਪੁਰਸ਼ਾਂ ਦੀਆਂ ਹਰ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਰੋਗੀ ਦੀ ਉਮਰ, ਰੋਗ, ਤਸੀਰ ਅਤੇ ਮੌਸਮ ਮੁਤਾਬਿਕ ਅਸਰਦਾਰਿਕ ਜੜ੍ਹੀ-ਬੂਟੀਆਂ ਅਤੇ ਭਸਮਾਂ ਤੋਂ ਤਿਆਰ ਕੀਤੀਆਂ ਆਯੁਰਵੈਦਿਕ ਔਸ਼ਧੀਆਂ ਨਾਲ ਤਸੱਲੀਬਖਸ਼ ਇਲਾਜ ਕੀਤਾ ਜਾਂਦਾ ਹੈ ਤਾਂ ਜੋ ਰੋਗੀ ਨੂੰ ਆਪਣੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕੇ। ਸਾਡੇ ਸੈਂਟਰ 'ਚ ਗੈਲਬਾਤ ਨੂੰ ਬਿਲਕੁਲ ਗੁਪਤ ਰੱਖਿਆ ਜਾਂਦਾ ਹੈ। ਜਿਹੜੇ ਮੌਰੇ ਵੀਰ ਹਰ ਥਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹਨ, ਉਹ ਇੱਕ ਵਾਰ ਜ਼ਰੂਰ ਸਲਾਹ ਲੈਣ। ਸਾਡਾ ਵਾਅਦਾ ਹੈ ਕਿ ਤੁਸੀਂ ਨਿਰਾਸ਼ ਨਹੀਂ ਹੋਵੋਗੇ।

ਨੋਟ: ਇੰਦੀਵਰਧਕ ਨੁਸਖਾ ਲੈਣ ਵਾਲੇ ਵੀਰ ਸਾਡੇ ਵਲੋਂ ਬਿਲਕੁਲ ਮੁਫਤ ਦਿੱਤੀ ਜਾਂਦੀ 150 ਡਾਲਰਾਂ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ।
herbalremedies.ca

38 Years Old & Still Great Savings

FLEA MARKET

Dr Flea's

FLEA MARKET

established since 1987

Over 400 Vendors

Free

\$4 flea Dollars

Visit 404 steelesfleamarket.com

Great Selection

Large Indoor

Farmers Market

Low Prices

Something For Everyone

SATURDAY & SUNDAY

10 AM - 5 PM

Hwy 27 & Albion Road, 416-745-FLEA (3532)

Loans

Loans

Loans

LOANS

STUDENT LOAN

LOAN APPROVED

Loans

Call SunnyB

905-965-4644

Personal or Business Loan

Home Equity Line of Credit

Personal Line of Credit

ਪੜ੍ਹਾਈ ਲਈ OSAP Loan

Bad Credit ਚੀਕ ਕਰਾਉਣ

ਬਾਰੇ ਮੁਫਤ ਸਲਾਹ ਲਈ ਫੋਨ ਕਰੋ

Security Cameras

COMPUTERS

ਰਿਪੇਅਰ, ਸੇਲਜ਼ ਜਾਂ ਸੈਕਿਓਰਿਟੀ ਕੈਮਰੇ ਲਗਾਉਣ ਲਈ ਸੰਪਰਕ ਕਰੋ।

ਸੰਦੀਪ ਵਰਮਾ

ਕੈਮਰਾ, ਅਲਾਰਮ ਸਿਸਟਮ, CCTV

Office: 905-457-9232 (ext.0)

Cell: 647-863-9232

info@rnscomputers.ca

www.RnScomputers.ca

519 Raylawson Blvd. Unit # 7 Brampton, ON L6Y 0N2